

ਜੇ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੇ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ
ਤਿਉ ਢੁਰਿ ਮਿਲਿਓ ਜੁਲਾਹੇ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ
ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ
ਕੋਈ ॥ ਕਿਆ ਕਾਸੀ ਕਿਆ ਉਖਰੁ ਮਾਹਰੁ ਰਾਮੁ ਰਿਦੈ ਜਉ ਹੋਈ ॥੨॥੩॥ {ਪੰਨਾ 692}

ਪਦਅਰਥ:- ਜਾਨੈ—ਸਾਂਝ ਰੱਖਦਾ ਹੈ। ਤਾ ਕਉ—ਉਸ ਵਾਸਤੇ। ਕਾਹੇ ਅਚਰਜ—ਕਿਹੜਾ ਅਨੋਖਾ ਕੰਮ? ਕੋਈ
ਵੱਡੀ ਅਨੋਖੀ ਗੱਲ ਨਹੀਂ। ਪੈਸਿ—ਪੈ ਕੇ। ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਦਾ ਕੇ।1।

ਭੋਰਾ—ਭੋਲਾ। ਤਉ—ਤਾਂ। ਤਜਹਿ—ਤਿਆਗ ਦੇਵੇ। ਕਬੀਰਾ—ਹੇ ਕਬੀਰ! ਨਿਹੋਰਾ—ਅਹਿਸਾਨ, ਉਪਕਾਰ।1।
ਰਹਾਉ।

ਰੇ ਲੋਈ—ਹੇ ਲੋਕ! ਜੇ ਜਗਤ! (ਨੋਟ:- ਲਫਜ਼ 'ਰੇ' ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ 'ਰੀ' ਹੈ। ਸੋ, ਕਬੀਰ ਜੀ
ਇੱਥੇ ਆਪਣੀ ਵਹੁਟੀ 'ਲੋਈ' ਨੂੰ ਨਹੀਂ ਆਖ ਰਹੇ)। ਉਖਰੁ—ਕੱਲਰ। ਮਾਹਰੁ—ਇਕ ਪਿੰਡ ਦਾ ਨਾਮ ਹੈ, ਇਹ
ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ
ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2।

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-
ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ
ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ)।1।

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ
ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੋ (ਤੇ
ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ
ਤਾਂ ਉੱਥੇ ਹੀ ਇਹਨਾਂ ਲੋਕਾਂ ਦੇ ਖਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ
ਕੀਹ ਲਾਭ?।1। ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ
ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ
ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਸ਼ਬਦ ਦਾ ਭਾਵ:- ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖਾਸ ਤੀਰਥ-ਯਾਤ੍ਰਾ ਨਾਲ ਇਸ
ਦਾ ਸੰਬੰਧ ਨਹੀਂ ਹੈ।3।